

 Print Page

Sri Guru Granth Sahib

Displaying 250 of

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਗਉੜੀ ਬਾਵਨ ਅਖਰੀ ਮਹਲਾ ੫ ॥

Gourree Baavan Akharee Mehalaa 5 ||

Gauree, Baavan Akhree ~ The 52 Letters, Fifth Mehl:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਸਲੋਕੁ ॥

Salok ||

Shalok:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥

Guradhaev Maathaa Guradhaev Pithaa Guradhaev Suaamee Paramaesuraa ||

The Divine Guru is my mother, the Divine Guru is my father; the Divine Guru is my Transcendent Lord and Master.

ਗਉੜੀ ਬ.ਅ. (ਮਃ ੫) ਸ. ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧

Raag Gauri Guru Arjan Dev

ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥

Guradhaev Sakhaa Agiaan Bhanjan Guradhaev Bandhhip Sehodharaa ||

The Divine Guru is my companion, the Destroyer of ignorance; the Divine Guru is my relative and brother.

ਗਉੜੀ ਬ.ਅ. (ਮਃ ੫) ਸ. ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੨

Raag Gauri Guru Arjan Dev

ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤ੍ਰੁ ਨਿਰੋਧਰਾ ॥

Guradhaev Dhaathaa Har Naam Oupadhaesai Guradhaev Manth Nirodhharaa ||

The Divine Guru is the Giver, the Teacher of the Lord's Name. The Divine Guru is the Mantra which never fails.

ਗਉੜੀ ਬ.ਅ. (ਮਃ ੫) ਸ. ੧:੩ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੨

Raag Gauri Guru Arjan Dev

ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥

Guradhaev Saanth Sath Budhh Moorath Guradhaev Paaras Paras Paraa ||

The Divine Guru is the Image of peace, truth and wisdom. The Divine Guru is the Philosopher's Stone - touching it, one is transformed.

ਗਉੜੀ ਬ.ਅ. (ਮਃ ੫) ਸ. ੧:੪ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੩

Raag Gauri Guru Arjan Dev

ਗੁਰਦੇਵ ਤੀਰਥੁ ਅੰਮ੍ਰਿਤੁ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥

Guradhaev Theerathh Anmrith Sarovar Gur Giaan Majan Aparanparaa ||

The Divine Guru is the sacred shrine of pilgrimage, and the pool of divine ambrosia; bathing in the Guru's wisdom, one experiences the Infinite.

ਗਉੜੀ ਬ.ਅ. (ਮਃ ੫) ਸ. ੧:੫ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੩

Raag Gauri Guru Arjan Dev

ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥

Guradhaev Karathaa Sabh Paap Harathaa Guradhaev Pathith Pavith Karaa ||

The Divine Guru is the Creator, and the Destroyer of all sins; the Divine Guru is the Purifier of sinners.

ਗਉੜੀ ਬ.ਅ. (ਮਃ ੫) ਸ. ੧:੬ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੪

Raag Gauri Guru Arjan Dev

ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥

Guradhaev Aadh Jugaadh Jug Jug Guradhaev Manth Har Jap Oudhharaa ||

The Divine Guru existed at the primal beginning, throughout the ages, in each and every age. The Divine Guru is the Mantra of the Lord's Name; chanting it, one is saved.

ਗਉੜੀ ਬ.ਅ. (ਮਃ ੫) ਸ. ੧:੭ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੫

Raag Gauri Guru Arjan Dev

ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥

Guradhaev Sangath Prabh Mael Kar Kirapaa Ham Moor Paapee Jith Lag Tharaa ||

O God, please be merciful to me, that I may be with the Divine Guru; I am a foolish sinner, but holding onto Him, I am carried across.

ਗਉੜੀ ਬ.ਅ. (ਮਃ ੫) ਸ. ੧:੮ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੫

Raag Gauri Guru Arjan Dev

ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥

Guradhaev Sathigur Paarabreham Paramaesar Guradhaev Naanak Har Namasakaraa ||1||

The Divine Guru is the True Guru, the Supreme Lord God, the Transcendent Lord; Nanak bows in humble reverence to the Lord, the Divine Guru. ||1||

ਗਉੜੀ ਬ.ਅ. (ਮਃ ੫) ਸ. ੧:੯ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੬

Raag Gauri Guru Arjan Dev

ਸਲੋਕੁ ॥

Salok ||

Shalok:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥

Aapehi Keeaa Karaaeiaa Aapehi Karanai Jog ||

He Himself acts, and causes others to act; He Himself can do everything.

ਗਉੜੀ ਬ.ਅ. (ਮਃ ੫) ਸ. ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੭

Raag Gauri Guru Arjan Dev

ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥੧॥

Nanak Eaeko Rav Rehiaa Dhoosar Hoaa N Hog ||1||

O Nanak, the One Lord is pervading everywhere; there has never been any other, and there never shall be. ||1||

ਗਉੜੀ ਬ.ਅ. (ਮਃ ੫) ਸ. ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੭

Raag Gauri Guru Arjan Dev

ਪਉੜੀ ॥

Pourree ||

Pauree:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਓਅੰ ਸਾਧ ਸਤਿਗੁਰ ਨਮਸਕਾਰੰ ॥

Ouan Saadhh Sathigur Namasakaaran ||

ONG: I humbly bow in reverence to the One Universal Creator, to the Holy True Guru.

ਗਉੜੀ ਬ.ਅ. (ਮਃ ੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੮

Raag Gauri Guru Arjan Dev

ਆਦਿ ਮਧਿ ਅੰਤਿ ਨਿਰੰਕਾਰੰ ॥

Aadh Madhh Anth Nirankaaran ||

In the beginning, in the middle, and in the end, He is the Formless Lord.

ਗਉੜੀ ਬ.ਅ. (ਮਃ ੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੮

Raag Gauri Guru Arjan Dev

ਆਪਹਿ ਸੁੰਨ ਆਪਹਿ ਸੁਖ ਆਸਨ ॥

Aapehi Sunn Aapehi Sukh Aasan ॥

He Himself is in the absolute state of primal meditation; He Himself is in the seat of peace.

ਗਉੜੀ ਬ.ਅ. (ਮਃ ੫) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੮

Raag Gauri Guru Arjan Dev

ਆਪਹਿ ਸੁਨਤ ਆਪ ਹੀ ਜਾਸਨ ॥

Aapehi Sunath Aap Hee Jaasan ॥

He Himself listens to His Own Praises.

ਗਉੜੀ ਬ.ਅ. (ਮਃ ੫) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੯

Raag Gauri Guru Arjan Dev

ਆਪਨ ਆਪੁ ਆਪਹਿ ਉਪਾਇਓ ॥

Aapan Aap Aapehi Oupaaeio ॥

He Himself created Himself.

ਗਉੜੀ ਬ.ਅ. (ਮਃ ੫) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੯

Raag Gauri Guru Arjan Dev

ਆਪਹਿ ਬਾਪ ਆਪ ਹੀ ਮਾਇਓ ॥

Aapehi Baap Aap Hee Maaeio ॥

He is His Own Father, He is His Own Mother.

ਗਉੜੀ ਬ.ਅ. (ਮਃ ੫) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੯

Raag Gauri Guru Arjan Dev

ਆਪਹਿ ਸੂਖਮ ਆਪਹਿ ਅਸਥੂਲਾ ॥

Aapehi Sookham Aapehi Asathhoolaa ॥

He Himself is subtle and etheric; He Himself is manifest and obvious.

ਗਉੜੀ ਬ.ਅ. (ਮਃ ੫) ੧:੭ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੦

Raag Gauri Guru Arjan Dev

ਲਖੀ ਨ ਜਾਈ ਨਾਨਕ ਲੀਲਾ ॥੧॥

Lakhee N Jaaee Naanak Leelaa ॥1॥

O Nanak, His wondrous play cannot be understood. ॥1॥

ਗਉੜੀ ਬ.ਅ. (ਮਃ ੫) ੧:੮ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੦

Raag Gauri Guru Arjan Dev

ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥

Kar Kirapaa Prabh Dheen Dhaeiaalaa ||

O God, Merciful to the meek, please be kind to me,

ਗਉੜੀ ਬ.ਅ. (ਮਃ ੫) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੦

Raag Gauri Guru Arjan Dev

ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥

Thaerae Santhan Kee Man Hoe Ravaalaa || Rehaao ||

That my mind might become the dust of the feet of Your Saints. ||Pause||

ਗਉੜੀ ਬ.ਅ. (ਮਃ ੫) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੧

Raag Gauri Guru Arjan Dev

ਸਲੋਕੁ ॥

Salok ||

Shalok:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥

Nirankaar Aakaar Aap Niragun Saragun Eak ||

He Himself is formless, and also formed; the One Lord is without attributes, and also with attributes.

ਗਉੜੀ ਬ.ਅ. (ਮਃ ੫) ਸ. ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੧

Raag Gauri Guru Arjan Dev

ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥

Eaekahi Eak Bakhaanano Naanak Eak Anaek ||1||

Describe the One Lord as One, and Only One; O Nanak, He is the One, and the many. ||1||

ਗਉੜੀ ਬ.ਅ. (ਮਃ ੫) ਸ. ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੨

Raag Gauri Guru Arjan Dev

ਪਉੜੀ ॥

Pourree ||

Pauree:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਓਅੰ ਗੁਰਮੁਖਿ ਕੀਓ ਅਕਾਰਾ ॥

Ouan Guramukh Keeou Akaaraa ||

ONG: The One Universal Creator created the Creation through the Word of the Primal Guru.

ਗਉੜੀ ਬ.ਅ. (ਮਃ ੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੨

Raag Gauri Guru Arjan Dev

ਏਕਹਿ ਸੂਤਿ ਪਰੋਵਨਹਾਰਾ ॥

Eaekehi Sooth Parovanehaaraa ||

He strung it upon His one thread.

ਗਉੜੀ ਬ.ਅ. (ਮਃ ੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੨

Raag Gauri Guru Arjan Dev

ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥

Bhinn Bhinn Thrai Gun Bisathhaaran ||

He created the diverse expanse of the three qualities.

ਗਉੜੀ ਬ.ਅ. (ਮਃ ੫) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੩

Raag Gauri Guru Arjan Dev

ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥

Niragun Thae Saragun Dhrisattaaran ||

From formless, He appeared as form.

ਗਉੜੀ ਬ.ਅ. (ਮਃ ੫) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੩

Raag Gauri Guru Arjan Dev

ਸਗਲ ਭਾਤਿ ਕਰਿ ਕਰਹਿ ਉਪਾਇਓ ॥

Sagal Bhaath Kar Karehi Oupaaeiou ||

The Creator has created the creation of all sorts.

ਗਉੜੀ ਬ.ਅ. (ਮਃ ੫) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੩

Raag Gauri Guru Arjan Dev

ਜਨਮ ਮਰਨ ਮਨ ਮੋਹੁ ਬਢਾਇਓ ॥

Janam Maran Man Mohu Badtaaeiou ||

The attachment of the mind has led to birth and death.

ਗਉੜੀ ਬ.ਅ. (ਮਃ ੫) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੪

Raag Gauri Guru Arjan Dev

ਦੁਹੂ ਭਾਤਿ ਤੇ ਆਪਿ ਨਿਰਾਰਾ ॥

Duhoo Bhaath Thae Aap Niraaraa ||

He Himself is above both, untouched and unaffected.

ਗਉੜੀ ਬ.ਅ. (ਮਃ ੫) ੨:੭ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੪

Raag Gauri Guru Arjan Dev

ਨਾਨਕ ਅੰਤੁ ਨ ਪਾਰਾਵਾਰਾ ॥੨॥

Naanak Anth N Paaraavaaraa ||2||

O Nanak, He has no end or limitation. ||2||

ਗਉੜੀ ਬ.ਅ. (ਮਃ ੫) ੨:੮ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੪

Raag Gauri Guru Arjan Dev

ਸਲੋਕੁ ॥

Salok ||

Shalok:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥

Saeer Saah Bhagavanth Sae Sach Sanpai Har Raas ||

Those who gather Truth and the riches of the Lord's Name are rich and very fortunate.

ਗਉੜੀ ਬ.ਅ. (ਮਃ ੫) ਸ. ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੫

Raag Gauri Guru Arjan Dev

ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥੧॥

Naanak Sach Such Paeerai Thih Santhan Kai Paas ||1||

O Nanak, truthfulness and purity are obtained from Saints such as these. ||1||

ਗਉੜੀ ਬ.ਅ. (ਮਃ ੫) ਸ. ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੫

Raag Gauri Guru Arjan Dev

ਪਵੜੀ ॥

Pavarree ||

Pauree:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਸਸਾ ਸਤਿ ਸਤਿ ਸਤਿ ਸੋਊ ॥

Sasaa Sath Sath Sath Sooo ||

SASSA: True, True, True is that Lord.

ਗਉੜੀ ਬ.ਅ. (ਮਃ ੫) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੬

Raag Gauri Guru Arjan Dev

ਸਤਿ ਪੁਰਖ ਤੇ ਭਿੰਨ ਨ ਕੋਊ ॥

Sath Purakh Thae Bhinn N Kooo ||

No one is separate from the True Primal Lord.

ਗਉੜੀ ਬ.ਅ. (ਮਃ ੫) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੬

Raag Gauri Guru Arjan Dev

ਸੋਊ ਸਰਨਿ ਪਰੈ ਜਿਹ ਪਾਯੰ ॥

Sooo Saran Parai Jih Paayan ||

They alone enter the Lord's Sanctuary, whom the Lord inspires to enter.

ਗਉੜੀ ਬ.ਅ. (ਮਃ ੫) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੬

Raag Gauri Guru Arjan Dev

ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥

Simar Simar Gun Gaae Sunaayan ||

Meditating, meditating in remembrance, they sing and preach the Glorious Praises of the Lord.

ਗਉੜੀ ਬ.ਅ. (ਮਃ ੫) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੭

Raag Gauri Guru Arjan Dev

ਸੰਸੈ ਭਰਮੁ ਨਹੀ ਕਛੁ ਬਿਆਪਤ ॥

Sansai Bharam Nehee Kashh Biaapath ||

Doubt and skepticism do not affect them at all.

ਗਉੜੀ ਬ.ਅ. (ਮਃ ੫) ੨:੫ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੭

Raag Gauri Guru Arjan Dev

ਪ੍ਰਗਟ ਪ੍ਰਤਾਪੁ ਤਾਹੁ ਕੋ ਜਾਪਤ ॥

Pragatt Prathaap Thaahoo Ko Jaapath ||

They behold the manifest glory of the Lord.

ਗਉੜੀ ਬ.ਅ. (ਮਃ ੫) ੨:੬ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੭

Raag Gauri Guru Arjan Dev

ਸੋ ਸਾਧੂ ਇਹ ਪਹੁਚਨਹਾਰਾ ॥

So Saadhhoo Eih Pahuchanehaaraa ||

They are the Holy Saints - they reach this destination.

ਗਉੜੀ ਬ.ਅ. (ਮਃ ੫) ੨:੭ - ਗੁਰੂ ਗ੍ਰੰਥ ਸਾਹਿਬ : ਅੰਗ ੨੫੦ ਪੰ. ੧੭

Raag Gauri Guru Arjan Dev

ਨਾਨਕ ਤਾ ਕੈ ਸਦ ਬਲਿਹਾਰਾ ॥੩॥

Naanak Thaa Kai Sadh Balihaaraa ||3||

Nanak is forever a sacrifice to them. ||3||

ਗਉੜੀ ਬ.ਅ. (ਮਃ ੫) ੨:੮ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੮

Raag Gauri Guru Arjan Dev

ਸਲੋਕੁ ॥

Salok ||

Shalok:

ਗਉੜੀ ਬ.ਅ. (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੨੫੦

ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥

Dhhan Dhhan Kehaa Pukaarathae Maaeiaa Moh Sabh Koor ||

Why are you crying out for riches and wealth? All this emotional attachment to Maya is false.

ਗਉੜੀ ਬ.ਅ. (ਮਃ ੫) ਸ. ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੨੫੦ ਪੰ. ੧੮

Raag Gauri Guru Arjan Dev